

ਰਾਮਕਲੀ ਮਹਲਾ ੧ ॥

Raamkalee, First Mehl:

ਹਠੁ ਨਿਗ੍ਰਹੁ ਕਰਿ ਕਾਇਆ ਛੀਜੈ ॥

Practicing restraint by Hatha Yoga, the body wears away.

ਵਰਤੁ ਤਪਨੁ ਕਰਿ ਮਨੁ ਨਹੀ ਭੀਜੈ ॥

The mind is not softened by fasting or austerities.

ਰਾਮ ਨਾਮ ਸਰਿ ਅਵਰੁ ਨ ਪੂਜੈ ॥੧॥

Nothing else is equal to worship of the Lord's Name. ||1||

ਗੁਰੁ ਸੇਵਿ ਮਨਾ ਹਰਿ ਜਨ ਸੰਗੁ ਕੀਜੈ ॥

Serve the Guru, O mind, and associate with the humble servants of the Lord.

ਜਮੁ ਜੰਦਾਰੁ ਜੋਹਿ ਨਹੀ ਸਾਕੈ ਸਰਪਨਿ ਡਸਿ ਨ ਸਕੈ ਹਰਿ ਕਾ ਰਸੁ ਪੀਜੈ ॥੧॥ ਰਹਾਉ ॥

The tyrannical Messenger of Death cannot touch you, and the serpent of Maya cannot sting you, when you drink in the sublime essence of the Lord.

||1||Pause||

ਵਾਦੁ ਪੜੈ ਰਾਗੀ ਜਗੁ ਭੀਜੈ ॥

The world reads the arguments, and is softened only by music.

ਤ੍ਰੈ ਗੁਣ ਬਿਖਿਆ ਜਨਮਿ ਮਰੀਜੈ ॥

In the three modes and corruption, they are born and die.

ਰਾਮ ਨਾਮ ਬਿਨੁ ਦੁਖੁ ਸਹੀਜੈ ॥੨॥

Without the Lord's Name, they endure suffering and pain. ||2||

ਚਾੜਸਿ ਪਵਨੁ ਸਿੰਘਾਸਨੁ ਭੀਜੈ ॥

The Yogi draws the breath upwards, and opens the Tenth Gate.

ਨਿਉਲੀ ਕਰਮ ਖਟੁ ਕਰਮ ਕਰੀਜੈ ॥

He practices inner cleansing and the six rituals of purification.

ਰਾਮ ਨਾਮ ਬਿਨੁ ਬਿਰਥਾ ਸਾਸੁ ਲੀਜੈ ॥੩॥

But without the Lord's Name, the breath he draws is useless. ||3||

ਅੰਤਰਿ ਪੰਚ ਅਗਨਿ ਕਿਉ ਧੀਰਜੁ ਧੀਜੈ ॥

The fire of the five passions burns within him; how can he be calm?

ਅੰਤਰਿ ਚੋਰੁ ਕਿਉ ਸਾਦੁ ਲਹੀਜੈ ॥

The thief is within him; how can he taste the taste?

ਗੁਰਮੁਖਿ ਹੋਇ ਕਾਇਆ ਗੜੁ ਲੀਜੈ ॥੪॥

One who becomes Gurmukh conquers the body-fortress. ||4||

ਅੰਤਰਿ ਮੈਲੁ ਤੀਰਥ ਭਰਮੀਜੈ ॥

With filth within, he wanders around at places of pilgrimage.

ਮਨੁ ਨਹੀ ਸੂਚਾ ਕਿਆ ਸੋਚ ਕਰੀਜੈ ॥

His mind is not pure, so what is the use of performing ritual cleansings?

ਕਿਰਤੁ ਪਇਆ ਦੋਸੁ ਕਾ ਕਉ ਦੀਜੈ ॥੫॥

He carries the karma of his own past actions; who else can he blame? ||5||

ਅੰਨੁ ਨ ਖਾਹਿ ਦੇਹੀ ਦੁਖੁ ਦੀਜੈ ॥

He does not eat food; he tortures his body.

ਬਿਨੁ ਗੁਰ ਗਿਆਨ ਤ੍ਰਿਪਤਿ ਨਹੀ ਥੀਜੈ ॥

Without the Guru's wisdom, he is not satisfied.

ਮਨਮੁਖਿ ਜਨਮੈ ਜਨਮਿ ਮਰੀਜੈ ॥੬॥

The self-willed manmukh is born only to die, and be born again. ||6||

ਸਤਿਗੁਰ ਪੂਛਿ ਸੰਗਤਿ ਜਨ ਕੀਜੈ ॥

Go, and ask the True Guru, and associate with the Lord's humble servants.

ਮਨੁ ਹਰਿ ਰਾਚੈ ਨਹੀ ਜਨਮਿ ਮਰੀਜੈ ॥

Your mind shall merge into the Lord, and you shall not be reincarnated to die again.

ਰਾਮ ਨਾਮ ਬਿਨੁ ਕਿਆ ਕਰਮੁ ਕੀਜੈ ॥੭॥

Without the Lord's Name, what can anyone do? ||7||

ਉਂਦਰ ਦੁੰਦਰ ਪਾਸਿ ਧਰੀਜੈ ॥

Silence the mouse scurrying around within you.

ਧੁਰ ਕੀ ਸੇਵਾ ਰਾਮੁ ਰਵੀਜੈ ॥

Serve the Primal Lord, by chanting the Lord's Name.

ਨਾਨਕ ਨਾਮੁ ਮਿਲੈ ਕਿਰਪਾ ਪ੍ਰਭ ਕੀਜੈ ॥੮॥੫॥

O Nanak, God blesses us with His Name, when He grants His Grace. ||8||5||